

ਰਾਮਕਲੀ ਮਹਲਾ ੫ ॥

Raamkalee, Fifth Mehl:

ਅੰਗੀਕਾਰੁ ਕੀਆ ਪ੍ਰਭਿ ਅਪਨੈ ਬੈਰੀ ਸਗਲੇ ਸਾਧੇ ॥

God has made me His own, and vanquished all my enemies.

ਜਿਨਿ ਬੈਰੀ ਹੈ ਇਹੁ ਜਗੁ ਲੂਟਿਆ ਤੇ ਬੈਰੀ ਲੈ ਬਾਧੇ ॥੧॥

Those enemies who have plundered this world, have all been placed in bondage. ||1||

ਸਤਿਗੁਰੁ ਪਰਮੇਸਰੁ ਮੇਰਾ ॥

The True Guru is my Transcendent Lord.

ਅਨਿਕ ਰਾਜ ਭੋਗ ਰਸ ਮਾਣੀ ਨਾਉ ਜਪੀ ਭਰਵਾਸਾ ਤੇਰਾ ॥੧॥ ਰਹਾਉ ॥

I enjoy countless pleasures of power and tasty delights, chanting Your Name, and placing my faith in You. ||1||Pause||

ਚੀਤਿ ਨ ਆਵਸਿ ਦੁਜੀ ਬਾਤਾ ਸਿਰ ਉਪਰਿ ਰਖਵਾਰਾ ॥

I do not think of any other at all. The Lord is my protector, above my head.

ਬੇਪਰਵਾਹੁ ਰਹਤ ਹੈ ਸੁਆਮੀ ਇਕ ਨਾਮ ਕੈ ਆਧਾਰਾ ॥੨॥

I am carefree and independent, when I have the Support of Your Name, O my Lord and Master. ||2||

ਪੂਰਨ ਹੋਇ ਮਿਲਿਓ ਸੁਖਦਾਈ ਉਨ ਨ ਕਾਈ ਬਾਤਾ ॥

I have become perfect, meeting with the Giver of peace, and now, I lack nothing at all.

ਤਤੁ ਸਾਰੁ ਪਰਮ ਪਦੁ ਪਾਇਆ ਛੋਡਿ ਨ ਕਤਹੁ ਜਾਤਾ ॥੩॥

I have obtained the essence of excellence, the supreme status; I shall not forsake it to go anywhere else. ||3||

ਬਰਨਿ ਨ ਸਾਕਉ ਜੈਸਾ ਤੂ ਹੈ ਸਾਚੇ ਅਲਖ ਅਪਾਰਾ ॥

I cannot describe how You are, O True Lord, unseen, infinite,

ਅਤੁਲ ਅਥਾਹ ਅਡੋਲ ਸੁਆਮੀ ਨਾਨਕ ਖਸਮੁ ਹਮਾਰਾ ॥੪॥੫॥

immeasurable, unfathomable and unmoving Lord. O Nanak, He is my Lord and Master. ||4||5||